

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ.ਨਗਰ

ਹੁਕਮ :: (8135 ਸਰਰ) 6/38-17 ਅ1(6) (ਕੋ:ਸ-2)
 ਮਿਤੀ, ਐਸ.ਏ.ਐਸ.ਨਗਰ :: 15-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|------------------|--------------------|---|
| ਸ਼੍ਰੀਮਤੀ ਰਾਜ ਕੌਰ ਪਤਨੀ ਲੇਟ ਸ਼੍ਰੀ ਪ੍ਰੀਤਮ ਸਿੰਘ, ਰਿਟਾ: ਲੈਕਚਰਾਰ, ਸਸਸ(ਲੜਕੇ) ਅਬੋਹਰ, ਜ਼ਿਲ੍ਹਾ ਫਾਜ਼ਿਲਕਾ | ਰੁ:-59,998/- (ਸਿਰਫ ਉਨਾਹਟ ਹਜ਼ਾਰ ਅੱਠ ਸੌ ਅਠਾਨਵੇਂ ਰੁਪਏ) | ਸ਼੍ਰੀਮਤੀ ਰਾਜ ਕੌਰ | ਪਤਨੀ | ਮਿਤੀ 20-11-15 ਤੋਂ ਮਿਤੀ 01-12-15 ਤੱਕ ਬਾਵਾ ਹਸਪਤਾਲ ਬਸੀ ਪਠਾਣਾਂ, ਫਤਿਹਗੜ੍ਹ ਸਾਹਿਬ |

ਸ਼ਰਤਾਂ:-


1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ
 ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 6575-78 ਮਿਤੀ, ਐਸ.ਏ.ਐਸ ਨਗਰ :- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੈਸਿ) ਫਾਜ਼ਿਲਕਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-6/2017/474 ਮਿਤੀ 09.02.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲਾ ਖਜਾਨਾ ਅਫਸਰ, ਫਾਜ਼ਿਲਕਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਸਸ(ਲੜਕੇ) ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।


 ਸੁਪਰਡੈਂਟ ਕੋਆਰਡੀਨੇਸ਼ਨ ਸੈਲ
 Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (18992 ਸਰਰ) 13/88-17 ਅ4(2) (ਕੋ:ਸ-3)

ਮਿਤੀ, ਐਸ.ਏ.ਐਸ.ਨਗਰ :: 11-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਹੁਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਖ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|-----------------------|--------------------|---|
| ਸ਼੍ਰੀਮਤੀ ਪਰਮਜੀਤ ਚੰਦੇਲ, ਹਿੰਦੀ ਮਿਸਟ੍ਰੈਸ, ਸਹਸ ਅਖਾੜਾ, ਜ਼ਿਲ੍ਹਾ ਲੁਧਿਆਣਾ | ਰੁ:-53,442/- (ਸਿਰਫ ਤਰਵੰਜਾ ਹਜਾਰ ਚਾਰ ਸੌ ਬਿਆਲੀ ਰੁਪਏ) | ਸ਼੍ਰੀਮਤੀ ਪਰਮਜੀਤ ਚੰਦੇਲ | ਖੁੱਦ | ਮਿਤੀ 07.12.15 ਤੋਂ ਮਿਤੀ 09.12.15 ਤੱਕ ਥਾਂਸਲ ਜਨਰਲ ਹਸਪਤਾਲ ਜਗਰਾਉਂ, ਲੁਧਿਆਣਾ |

ਖ਼ਰਤਾ:-

1. ਕਿ ਇਸ ਕਲੇਮ ਦੀ ਦੁਹੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੇ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਗਾਬੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਖ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਗੈਮਬਰਸਮੇਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ 6570-74 ਮਿਤੀ, ਐਸ.ਏ.ਐਸ. ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲਾ ਸਿੱਖਿਆ ਅਫਸਰ (ਸੈ:ਸਿ:), ਲੁਧਿਆਣਾ ਨੂੰ ਉਹਨਾਂ ਦੇ ਪੱਤਰ ਨੰ: ਲੇ-10/2017/641 ਮਿਤੀ 11.04.17 ਦੇ ਹਵਾਲੇ ਵਿਚ।
3. ਜ਼ਿਲਾ ਖਜਾਨਾ ਅਫਸਰ ਲੁਧਿਆਣਾ।
4. ਪਿੰਸੀਪਲ/ਮੁੱਖਅਧਿਆਪਕ, ਸਹਸ ਅਖਾੜਾ, ਜ਼ਿਲ੍ਹਾ ਲੁਧਿਆਣਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀਮਤੀ ਪਰਮਜੀਤ ਚੰਦੇਲ, ਹਿੰਦੀ ਮਿਸਟ੍ਰੈਸ, ਸਹਸ ਅਖਾੜਾ, ਜ਼ਿਲ੍ਹਾ ਲੁਧਿਆਣਾ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ
Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ. ਨਗਰ

ਹੁਕਮ :: (19089 ਸਰਰ) 14/84-17 ਅ5(7) (ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 15-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੁਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|--|---|---------------------|--------------------|---|
| ਸ਼੍ਰੀਮਤੀ ਨਿਰੰਜਨ ਕੌਰ, ਹਿੰਦੀ ਟੀਚਰ, ਸਸਸਸ ਸ਼ੇਰਪੁਰ, ਜਿਲਾ ਸੰਗਰੂਰ | ਰੁ:-1,53,194/- (ਸਿਰਫ ਇੱਕ ਲੱਖ ਤਰਵੈਂਜਾ ਹਜ਼ਾਰ ਇੱਕ ਸੌ ਚੁਰਾਨਵੇਂ ਰੁਪਏ) | ਸ਼੍ਰੀਮਤੀ ਨਿਰੰਜਨ ਕੌਰ | ਖੁੱਦ | ਮਿਤੀ 28-12-14 ਤੋਂ ਮਿਤੀ 06-01-15 ਤੱਕ ਡੀ.ਐਮ.ਸੀ ਹਸਪਤਾਲ ਲੁਧਿਆਣਾ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।


ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 6563-66 ਮਿਤੀ, ਐਸ.ਏ.ਐਸ. ਨਗਰ :- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲ੍ਹਾ ਸਿੱਖਿਆ ਅਫਸਰ(ਸੈਸਿ) ਸੰਗਰੂਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2017/5375 ਮਿਤੀ 06.04.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜਿਲਾ ਖਜਾਨਾ ਅਫਸਰ, ਸੰਗਰੂਰ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਸਸਸ ਸ਼ੇਰਪੁਰ, ਜਿਲਾ ਸੰਗਰੂਰ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।


 ਸੁਪਰਡੈਂਟ ਕੋਆਰਡੀਨੇਸ਼ਨ ਸੈਲ
 Net h

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ.ਨਗਰ

ਹੁਕਮ :: (18596 ਸਰਰ) 14/82-17 ਅ5(7) (ਕੋ:ਸ-3)
 ਮਿਤੀ, ਐਸ.ਏ.ਐਸ.ਨਗਰ :: 15-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|---|----------------------|--------------------|---|
| ਸ਼੍ਰੀਮਤੀ ਜੋਗਿੰਦਰ ਕੌਰ, ਰਿਟਾ: ਅ/ਕ ਟੀਚਰ, ਸਸਸਸ ਭਗਵਾਨਪੁਰ ਜੱਟਾਂ, ਜ਼ਿਲ੍ਹਾ ਪਟਿਆਲਾ | ਰੁ:-2,30,794/- (ਸਿਰਫ ਦੋ ਲੱਖ ਤੀਹ ਹਜ਼ਾਰ ਸੱਤ ਸੌ ਚੁਗਾਨਵੇਂ ਰੁਪਏ) | ਸ਼੍ਰੀਮਤੀ ਜੋਗਿੰਦਰ ਕੌਰ | ਖੁੱਦ | ਮਿਤੀ 02-10-15 ਤੋਂ ਮਿਤੀ 09-10-15 ਤੱਕ ਵੋਰਟਿਸ ਹਸਪਤਾਲ, ਮੋਹਾਲੀ |

ਸ਼ਰਤਾਂ:-


- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ
 ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 6558-59 ਮਿਤੀ, ਐਸ.ਏ.ਐਸ.ਨਗਰ :- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿੱਖਿਆ ਅਫਸਰ(ਸੈ:ਸਿ) ਪਟਿਆਲਾ ਨੂੰ ਉਨ੍ਹਾਂ ਦੇ ਪੱਤਰ ਨੰ: ਲੋ-5/2017/10318 ਮਿਤੀ 31.03.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
- ਜ਼ਿਲਾ ਖਜਾਨਾ ਅਫਸਰ, ਪਟਿਆਲਾ।
- ਪ੍ਰਿੰਸੀਪਲ/ਮੁੱਖਅਧਿਆਪਕ, ਸਸਸਸ ਭਗਵਾਨਪੁਰ ਜੱਟਾਂ, ਜ਼ਿਲ੍ਹਾ ਪਟਿਆਲਾ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।


 ਸੁਖਦੇਵ ਸਿੰਘ
 Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ. ਨਗਰ

ਹੁਕਮ :: (18538 ਸਰਰ) 6/51-17 ਅ1(3) (ਕੋ:ਸ-3)
 ਮਿਤੀ, ਐਸ.ਏ.ਐਸ. ਨਗਰ :: 15-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਮਮਾ |
|--|---|----------------------|--------------------|---|
| ਸ਼੍ਰੀਮਤੀ ਨਿਰਮਲ ਕਾਂਤਾ, ਰਿਟਾ: ਲੈਕਚਰਾਰ, ਸਸਸਸ ਸਿਵਲ ਲਾਈਨ ਪਟਿਆਲਾ | ਰੁ:-92,860/- (ਸਿਰਫ ਬਾਨਵੇਂ ਹਜ਼ਾਰ ਅੱਠ ਸੌ ਸੱਠ ਰੁਪਏ) | ਸ਼੍ਰੀਮਤੀ ਨਿਰਮਲ ਕਾਂਤਾ | ਖੁੱਦ | ਮਿਤੀ 29-06-14 ਤੋਂ ਮਿਤੀ 05-07-14 ਤੱਕ ਫੋਰਟਿਸ ਹਸਪਤਾਲ ਲੁਧਿਆਣਾ |

ਸ਼ਰਤਾਂ:-


1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੂਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੇਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੇਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ
 ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 8552-55 ਮਿਤੀ, ਐਸ.ਏ.ਐਸ. ਨਗਰ :-16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੈਸਿ) ਪਟਿਆਲਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2017/7494 ਮਿਤੀ 31.03.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲਾ ਖਜਾਨਾ ਅਫਸਰ, ਪਟਿਆਲਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਸਸਸ ਸਿਵਲ ਲਾਈਨ ਪਟਿਆਲਾ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।


 ਸੁਪਰਵਾਈਟ ਕੋਆਰਡੀਨੇਸ਼ਨ ਸੈਲ
 Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ), ਪੰਜਾਬ

ਹੁਕਮ :: (18597 ਸਰਕ) 14/192-16 ਅ5(7) (ਕੇ.ਸ-3)
ਮਿਤੀ, ਐਸ.ਏ.ਐਸ. ਨਗਰ :: 15-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|---|-------------------------|--------------------|---|
| ਸ਼੍ਰੀ ਹਰਦੀਪ ਸਿੰਘ, ਪੀ.ਟੀ.ਆਈ., ਸਮਿਸ ਫੇਕਟਰੀ ਏਰੀਆ ਬਲਾਕ-2 ਕੰਪ: ਸਹਸ ਗਾਂਧੀ ਨਗਰ, ਜ਼ਿਲ੍ਹਾ ਪਟਿਆਲਾ | ਰੁ:-1,12,140/- (ਸਿਰਫ ਇੱਕ ਲੱਖ ਬਾਰਾਂ ਹਜ਼ਾਰ ਇੱਕ ਸੌ ਚਾਲੀ ਰੁਪਏ) | ਸ਼੍ਰੀਮਤੀ ਮਾਲਇੰਦਰ ਕੌਰ | ਮਾਤਾ | ਮਿਤੀ 16.06.15 ਤੋਂ ਮਿਤੀ 29.06.15 ਤੱਕ ਜੀ.ਐਮ.ਸੀ.ਐਚ. ਸੈਕਟਰ-32 ਚੰਡੀਗੜ੍ਹ |

ਸ਼ਰਤਾਂ:-


1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੂਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਗੀਮਬਰਸਮੈਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ 6547-51 ਮਿਤੀ, ਐਸ.ਏ.ਐਸ. ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ:), ਪਟਿਆਲਾ ਨੂੰ ਉਹਨਾਂ ਦੇ ਪੱਤਰ ਨੰ: ਲੇ-5/2017/10322 ਮਿਤੀ 31.03.17 ਦੇ ਹਵਾਲੇ ਵਿਚ।
3. ਜ਼ਿਲ੍ਹਾ ਖਜਾਨਾ ਅਫਸਰ ਪਟਿਆਲਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਹਸ ਗਾਂਧੀ ਨਗਰ, ਜ਼ਿਲ੍ਹਾ ਪਟਿਆਲਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀ ਹਰਦੀਪ ਸਿੰਘ, ਪੀ.ਟੀ.ਆਈ., ਸਮਿਸ ਫੇਕਟਰੀ ਏਰੀਆ ਬਲਾਕ-2 ਕੰਪ: ਸਹਸ ਗਾਂਧੀ ਨਗਰ, ਜ਼ਿਲ੍ਹਾ ਪਟਿਆਲਾ।


 ਸੁਪਰਡੈਂਟ ਕੋਆਰਡੀਨੇਸ਼ਨ ਸੈਲ
 Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.), ਪੰਜਾਬ

ਹੁਕਮ :: (18216 ਸਰਰ) 10/43-17 ਦਅ(1) (ਕੇ.ਸ-3)

ਮਿਤੀ, ਐਸ.ਏ.ਐਸ.ਨਗਰ :: 15-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਗਿਬਤਾ | ਦਿਲਾਜ ਦਾ ਸਮਾਂ |
|---|--|----------------------------|-------------------|--|
| ਸ਼੍ਰੀ ਨਿਸ਼ਾਨ ਸਾਹਿਬ ਸਿੰਘ, ਐਸ.ਐਲ.ਏ., ਸਕੰਸਸ ਨਾਭਾ, ਜ਼ਿਲ੍ਹਾ ਪਟਿਆਲਾ | ਰੁ:-1,00,828/- (ਸਿਰਫ ਇੱਕ ਲੱਖ ਅੱਠ ਸੌ ਅਠਾਈ ਰੁਪਏ) | ਸ਼੍ਰੀ ਨਿਸ਼ਾਨ ਸਾਹਿਬ ਸਿੰਘ | ਖੁੱਦ | ਮਿਤੀ 15.07.15 ਤੋਂ ਮਿਤੀ 21.10.15 ਤੱਕ ਕੋਲੰਬੀਆ ਏਬੀਆ ਹਸਪਤਾਲ, ਪਟਿਆਲਾ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਬੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ)ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।


ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ

ਪਿਠ ਅੰਕਣ ਨੰ: ਉਕਤ 6539-43 ਮਿਤੀ, ਐਸ.ਏ.ਐਸ. ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲ੍ਹਾ ਸਿੱਖਿਆ ਅਫਸਰ (ਸੈ.ਸਿ:), ਪਟਿਆਲਾ ਨੂੰ ਉਹਨਾਂ ਦੇ ਪੱਤਰ ਨੰ: ਲੇ-5/2017/10242 ਮਿਤੀ 31.03.17 ਦੇ ਹਵਾਲੇ ਵਿਚ।
3. ਜ਼ਿਲ੍ਹਾ ਖਜਾਨਾ ਅਫਸਰ ਪਟਿਆਲਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਕੰਸਸ ਨਾਭਾ, ਜ਼ਿਲ੍ਹਾ ਪਟਿਆਲਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀ ਨਿਸ਼ਾਨ ਸਾਹਿਬ ਸਿੰਘ, ਐਸ.ਐਲ.ਏ., ਸਕੰਸਸ ਨਾਭਾ, ਜ਼ਿਲ੍ਹਾ ਪਟਿਆਲਾ।


 ਸੁਖਦੇਵ ਸਿੰਘ
 ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ

ਦਵਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (18995 ਸਰਰ) 13/87-17 ਅ4(2) (ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 15-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|--|---|----------------------|--------------------|---|
| ਸ਼੍ਰੀਮਤੀ ਸਵਿਤਰੀ ਰਾਣੀ, ਸਾਇੰਸ ਮਿਸਟ੍ਰੈਸ, ਸਹਸ ਹੈਬੋਵਾਲ ਕਲਾ, ਜ਼ਿਲ੍ਹਾ ਲੁਧਿਆਣਾ | ਰੁ:-84,050/- (ਸਿਰਫ ਚੁਗਾਸੀ ਹਜਾਰ ਪੰਜਾਹ ਰੁਪਏ) | ਸ਼੍ਰੀਮਤੀ ਸਵਿਤਰੀ ਰਾਣੀ | ਖੁੱਦ | ਮਿਤੀ 02.09.15 ਤੋਂ ਮਿਤੀ 06.09.15 ਤੱਕ ਡੀ.ਐਮ.ਸੀ ਹਸਪਤਾਲ ਲੁਧਿਆਣਾ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੇ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਬੰਧ ਕਰਕੇ ਵੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਪਿੱਠ ਐਂਕਣ ਨੰ: ਉਕਤ 6534-38

ਮਿਤੀ, ਐਸ.ਏ.ਐਸ. ਨਗਰ:- 16/5/17

- ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-
1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
 2. ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:), ਲੁਧਿਆਣਾ ਨੂੰ ਉਹਨਾਂ ਦੇ ਪੱਤਰ ਨੰ: ਲੇ-10/2017/639 ਮਿਤੀ 11.04.17 ਦੇ ਹਵਾਲੇ ਵਿਚ।
 3. ਜ਼ਿਲ੍ਹਾ ਖਜਾਨਾ ਅਫਸਰ ਲੁਧਿਆਣਾ।
 4. ਪ੍ਰਿੰਸੀਪਲ/ਮੁੱਖਅਧਿਆਪਕ, ਸਹਸ ਹੈਬੋਵਾਲ ਕਲਾ, ਜ਼ਿਲ੍ਹਾ ਲੁਧਿਆਣਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
 5. ਸ਼੍ਰੀਮਤੀ ਸਵਿਤਰੀ ਰਾਣੀ, ਸਾਇੰਸ ਮਿਸਟ੍ਰੈਸ, ਸਹਸ ਹੈਬੋਵਾਲ ਕਲਾ, ਜ਼ਿਲ੍ਹਾ ਲੁਧਿਆਣਾ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ

(Signature)

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ. ਨਗਰ

ਹੁਕਮ :: (13152 ਸਰ) 5/34-17 ਅ5(2) (ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 15-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਬਤ | ਇਲਾਜ ਦਾ ਸਮਾਂ |
|---|---|----------------------|------------------|--|
| ਸ਼੍ਰੀਮਤੀ ਕੁਮਾਰੀ ਸੁਨੀਤਾ, ਰਿਟਾ: ਮੁੱਖਅਧਿਆਪਕਾ, ਸਹਸ ਮਤੋਈ, ਜ਼ਿਲ੍ਹਾ ਸੰਗਰੂਰ | ਰੁ:-5,45,177/- (ਸਿਰਫ ਪੰਜ ਲੱਖ ਪੰਤਾਲੀ ਹਜ਼ਾਰ ਇੱਕ ਸੌ ਸਤੱਤਰ ਰੁਪਏ) | ਲੇਟ ਸ਼੍ਰੀ ਅਨਿਲ ਮੈਗੋਨ | ਪਤੀ | ਮਿਤੀ 13-08-15 ਤੋਂ ਮਿਤੀ 03-09-15 ਤਕ ਮੈਕਸ ਹਸਪਤਾਲ, ਮੋਹਾਲੀ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 6518-21 ਮਿਤੀ, ਐਸ.ਏ.ਐਸ. ਨਗਰ :- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੈਸਿ) ਸੰਗਰੂਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2017/5294 ਮਿਤੀ 14.03.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲਾ ਖਜਾਨਾ ਅਫਸਰ, ਸੰਗਰੂਰ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਹਸ ਮਤੋਈ, ਜ਼ਿਲ੍ਹਾ ਸੰਗਰੂਰ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ
Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੇ ਸਿ), ਪੰਜਾਬ, ਐਸ.ਏ.ਐਸ. ਨਗਰ

ਹੁਕਮ :: (16955 ਸਰਰ) 6/63-16 ਅੰ(8) (ਕੋ:ਸ-4)
 ਮਿਤੀ, ਐਸ.ਏ.ਐਸ. ਨਗਰ :: 11-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|--|--|------------------------|--------------------|---|
| ਸ਼੍ਰੀਮਤੀ ਮਧੂ ਸ਼ਰਮਾ, ਰਿਟਾ: ਲੋਕ: ਡਾਇਟ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ | ਰੁ:-1,22,198/- (ਸਿਰਫ ਇੱਕ ਲੱਖ ਬਾਈ ਹਜ਼ਾਰ ਇੱਕ ਸੌ ਅਠਾਨਵੇਂ ਰੁਪਏ) | ਸ਼੍ਰੀ ਸ਼ਬੀ ਭੂਸ਼ਨ ਭਾਸਕਰ | ਪਤੀ | ਮਿਤੀ 19-06-10 ਤੋਂ ਮਿਤੀ 22-06-10 ਤੱਕ ਨਿਊ ਹੋਪ ਹਸਪਤਾਲ, ਅੰਮ੍ਰਿਤਸਰ |

ਸ਼ਰਤਾਂ:-


1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੇ:ਸਿ)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਵੱਡੇ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ
 ਡਾਇਰੈਕਟਰ ਸਿੱਖਿਆ ਵਿਭਾਗ(ਸੇ:ਸਿ) ਪੰਜਾਬ।

ਪਿਠ ਔਕਣ ਨੰ: ਉਕਤ 65/1-14 ਮਿਤੀ, ਐਸ.ਏ.ਐਸ. ਨਗਰ :- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਪ੍ਰਿੰਸੀਪਲ ਡਾਇਟ ਵੇਰਕਾ, ਅੰਮ੍ਰਿਤਸਰ ਨੂੰ ਉਨ੍ਹਾਂ ਦੇ ਪੱਤਰ ਨੰ: 973 ਮਿਤੀ 29.03.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲ੍ਹਾ ਖਜਾਨਾ ਅਫਸਰ, ਅੰਮ੍ਰਿਤਸਰ।
4. ਸ਼੍ਰੀਮਤੀ ਮਧੂ ਸ਼ਰਮਾ ਪਤਨੀ ਸ਼੍ਰੀ ਸ਼ਬੀ ਭੂਸ਼ਨ ਭਾਸਕਰ ਵਾਸੀ 36, ਪ੍ਰੋਵੈਂਸਰ ਕਲੋਨੀ, ਅੰਮ੍ਰਿਤਸਰ।


 ਸੁਖਦੇਵ ਸਿੰਘ
 ਡਾਇਰੈਕਟਰ ਸਿੱਖਿਆ ਵਿਭਾਗ(ਸੇ:ਸਿ) ਪੰਜਾਬ।

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (20446 ਸਰਰ) 13/93-17 ਅ4(1) (ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 11-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|---|---------------|--------------------|--|
| ਸ਼੍ਰੀਮਤੀ ਅੰਜੂ ਬਾਲਾ, ਹਿੰਦੀ ਮਿਸਟ੍ਰੈਸ, ਸਹਸ ਹਿਮਤਾਨਾ, ਜ਼ਿਲ੍ਹਾ ਸੰਗਰੂਰ | ਰੁ:-52,954/- (ਸਿਰਫ ਬਵੰਜਾ ਹਜਾਰ ਨੌ ਸੌ ਚੁਰੰਜਾ ਰੁਪਏ) | ਸ੍ਰੀ ਬੰਸੀ ਲਾਲ | ਪਤੀ | ਮਿਤੀ 21.07.15 ਤੋਂ ਮਿਤੀ 24.07.15 ਤੱਕ ਜੀ.ਬੀ.ਪੰਡ ਹਸਪਤਾਲ ਦਿੱਲੀ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਵੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਗੀਮਬਰਸਮੈਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਭੇਜਿਤ ਹੋਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ 6506-10

ਮਿਤੀ, ਐਸ.ਏ.ਐਸ. ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲਾ ਸਿੱਖਿਆ ਅਫਸਰ (ਸੈ:ਸਿ:), ਸੰਗਰੂਰ ਨੂੰ ਉਹਨਾਂ ਦੇ ਪੱਤਰ ਨੰ: ਲੇ-5/2017/5374 ਮਿਤੀ 06.04.17 ਦੇ ਹਵਾਲੇ ਵਿਚ।
3. ਜ਼ਿਲਾ ਖਜਾਨਾ ਅਫਸਰ ਸੰਗਰੂਰ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਹਸ ਹਿਮਤਾਨਾ, ਜ਼ਿਲ੍ਹਾ ਸੰਗਰੂਰ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀਮਤੀ ਅੰਜੂ ਬਾਲਾ, ਹਿੰਦੀ ਮਿਸਟ੍ਰੈਸ, ਸਹਸ ਹਿਮਤਾਨਾ, ਜ਼ਿਲ੍ਹਾ ਸੰਗਰੂਰ।


 ਸੁਪਰਡੈਂਟ ਕੋਆਰਡੀਨੇਸ਼ਨ ਸੈਲ
 Net h

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ), ਪੰਜਾਬ

ਹੁਕਮ :: (18217 ਸਰ) 10/42-17 ਦਅ(1) (ਕੋ.ਸ-3)

ਮਿਤੀ, ਐਸ.ਏ.ਐਸ. ਨਗਰ :: 11-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|------------------|--------------------|---|
| ਸ਼੍ਰੀ ਰਣਧੀਰ ਸਿੰਘ, ਸੇਵਾਦਾਰ, ਸਰਕਾਰੀ ਮਲਟੀਪਰਪਜ਼ ਸਸਸ ਪਾਸੀ ਰੋਡ ਪਟਿਆਲਾ | ਰੁ:-1,22,750/- (ਸਿਰਫ ਇੱਕ ਲੱਖ ਬਾਈ ਹਜ਼ਾਰ ਸੱਤ ਸੌ ਪੰਜਾਹ ਰੁਪਏ) | ਸ਼੍ਰੀ ਰਣਧੀਰ ਸਿੰਘ | ਖੁੱਦ | ਮਿਤੀ 24.04.15 ਤੋਂ ਮਿਤੀ 25.04.15 ਤੱਕ ਫੋਰਟਿਸ ਹਸਪਤਾਲ, ਮੋਹਾਲੀ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ.ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਬਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਂਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਗੈਮਬਰਸਮੈਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ

ਪਿਠ ਅੰਕਣ ਨੰ: ਉਕਤ 6498-502 ਮਿਤੀ, ਐਸ.ਏ.ਐਸ. ਨਗਰ:- 16/5/17

- ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-
1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
 2. ਜਿਲਾ ਸਿੱਖਿਆ ਅਫਸਰ (ਸੈ.ਸਿ:), ਪਟਿਆਲਾ ਨੂੰ ਉਹਨਾਂ ਦੇ ਪੱਤਰ ਨੰ: ਲੇ-5/2017/7377 ਮਿਤੀ 31.03.17 ਦੇ ਹਵਾਲੇ ਵਿਚ।
 3. ਜ਼ਿਲਾ ਖਜ਼ਾਨਾ ਅਫਸਰ ਪਟਿਆਲਾ।
 4. ਪ੍ਰਿੰਸੀਪਲ/ਮੁੱਖਅਧਿਆਪਕ, ਸਰਕਾਰੀ ਮਲਟੀਪਰਪਜ਼ ਸਸਸ ਪਾਸੀ ਰੋਡ ਪਟਿਆਲਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
 5. ਸ਼੍ਰੀ ਰਣਧੀਰ ਸਿੰਘ, ਸੇਵਾਦਾਰ, ਸਰਕਾਰੀ ਮਲਟੀਪਰਪਜ਼ ਸਸਸ ਪਾਸੀ ਰੋਡ ਪਟਿਆਲਾ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ
net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ:), ਐਸ.ਏ.ਐਸ ਨਗਰ, ਪੰਜਾਬ।

ਹੁਕਮ ਨੰ: (1398 ਅ1) 16/86-17 ਅ-1 (3) (ਕੋ:ਸੈ:3)

ਮਿਤੀ, ਐਸ.ਏ.ਐਸ.ਨਗਰ : 12-05-17

ਸ਼੍ਰੀਮਤੀ ਕੁਲਦੀਪ ਕੌਰ ਲੈਕਚਰਾਰ ਕਾਮਰਸ ਸਸਸਸ ਬਡਾਲੀ ਆਲਾ ਸਿੰਘ ਜਿਲਾ ਫਤਿਹਗੜ ਸਾਹਿਬ ਨੂੰ ਮਿਤੀ 01.06.17 ਤੋਂ ਮਿਤੀ 30.06.17 ਤੱਕ ਗਰਮੀ ਦੀਆਂ ਛੁੱਟੀਆਂ ਦੌਰਾਨ ਸਟੇਸ਼ਨ ਲੀਵ ਵਿਦੇਸ਼ (ਅਮਰੀਕਾ) ਜਾਣ ਲਈ ਹੇਠ ਲਿਖੀਆਂ ਸ਼ਰਤਾਂ ਤੇ ਪ੍ਰਵਾਨਗੀ ਦਿੱਤੀ ਜਾਂਦੀ ਹੈ:-

1. ਜੇਕਰ ਮਿਤੀ 01-06-17 ਤੋਂ 30-06-17 ਤੱਕ ਗਰਮੀਆਂ ਦੀਆਂ ਛੁੱਟੀਆਂ ਵਿੱਚ ਕੋਈ ਤਬਦੀਲੀ ਆਉਂਦੀ ਹੈ ਤਾਂ ਕਰਮਚਾਰੀ/ਕਰਮਚਾਰਨ ਆਪਣੀ ਵਿਦੇਸ਼ ਛੁੱਟੀ ਵਿਭਾਗ ਵਲੋਂ ਮੰਜੂਰ ਕਰਵਾ ਕੇ ਹੀ ਵਿਦੇਸ਼ ਜਾਵੇਗਾ/ਜਾਵੇਗੀ।
2. ਕਰਮਚਾਰੀ/ਕਰਮਚਾਰਨ ਆਪਣੀ ਛੁੱਟੀ ਵਿਚ ਵਾਧਾ ਨਹੀਂ ਕਰੇਗਾ/ ਕਰੇਗੀ।
3. ਕਰਮਚਾਰੀ/ਕਰਮਚਾਰਨ ਵਿਦੇਸ਼ ਵਿੱਚ ਜਾ ਕੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਨਹੀਂ ਲਵੇਗਾ/ਲਵੇਗੀ।
4. ਕਰਮਚਾਰੀ/ਕਰਮਚਾਰਨ ਛੁੱਟੀ ਖੱਤਮ ਹੋਣ ਤੇ ਵਾਪਸ ਹਾਜ਼ਰ ਨਹੀਂ ਹੁੰਦਾ/ਹੁੰਦੀ ਤਾਂ ਉਸ ਵਲੋਂ ਦਿੱਤੇ ਹਲਫੀਆਂ ਬਿਆਨ ਅਨੁਸਾਰ ਉਸਦਾ ਸਰਕਾਰੀ ਨੌਕਰੀ ਤੋਂ ਅਸਤੀਫਾ ਪ੍ਰਵਾਨ ਕਰ ਲਿਆ ਜਾਵੇਗਾ।
5. ਕਰਮਚਾਰੀ/ਕਰਮਚਾਰਨ ਵਿਦੇਸ਼ ਵਿੱਚ ਰਹਿੰਦੇ ਹੋਏ ਆਪਣੀ ਆਮਦਨ ਲਈ ਕਿਸੇ ਹੋਰ ਜਗ੍ਹਾ ਨੌਕਰੀ ਨਹੀਂ ਕਰੇਗਾ/ ਕਰੇਗੀ।
6. ਕਰਮਚਾਰੀ/ਕਰਮਚਾਰਨ ਖਿਲਾਫ ਕੋਈ ਪੁਲਿਸ/ਵਿਜੀਲੈਂਸ ਕੇਸ /ਵਿਭਾਗੀ ਪੈਡਿੰਗ ਪੜਤਾਲ/ਏ.ਜੀ. ਪੰਜਾਬ ਵੱਲੋਂ ਆਡਿਟ ਇਤਰਾਜ਼ ਅਤੇ ਐਲ.ਟੀ.ਸੀ ਆਦਿ ਸਬੰਧੀ ਕੋਈ ਕੇਸ ਪੈਡਿੰਗ ਨਾ ਹੋਵੇ।
7. ਜੇਕਰ ਕਿਸੇ ਕਾਰਣ ਮੰਜੂਰ ਹੋਈ ਛੁੱਟੀ ਸਬੰਧਤ ਕਰਮਚਾਰੀ ਵੱਲੋਂ ਅਵੇਲ ਨਹੀਂ ਕੀਤੀ ਜਾਂਦੀ ਤਾਂ ਮੰਜੂਰ ਕੀਤੀ ਛੁੱਟੀ ਰੱਦ ਸਮਝੀ ਜਾਵੇਗੀ।

ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ:) ਪੰਜਾਬ

ਪਿੱਠ ਅੰਕਣ ਨੰ: ਉਕਤ 6331-73

ਮਿਤੀ, ਐਸ.ਏ.ਐਸ.ਨਗਰ 12/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਅਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਜ਼ਿਲਾ ਸਿੱਖਿਆ ਅਫਸਰ (ਸੈ:ਸਿ) ਜਿਲਾ ਫਤਿਹਗੜ ਸਾਹਿਬ ਉਨ੍ਹਾਂ ਦੇ ਪੱਤਰ ਨੰ: ਅ-4/2017/4014-15 ਮਿਤੀ 10.05.17 ਦੇ ਸਬੰਧ ਵਿਚ ਭੇਜਕੇ ਲਿਖਿਆ ਜਾਂਦਾ ਹੈ ਕਿ ਕਰਮਚਾਰੀ/ਕਰਮਚਾਰਨ ਦੀ ਛੁੱਟੀ ਉਪਰੰਤ ਸਮੇਂ ਸਿਰ ਹਾਜ਼ਰ ਹੋਣ / ਨਾ ਹੋਣ ਸਬੰਧੀ ਸੂਚਨਾ ਇਸ ਦਫਤਰ ਨੂੰ ਉਪਲੱਬਧ ਕਰਾਉਣੀ ਯਕੀਨੀ ਬਣਾਈ ਜਾਵੇ।
2. ਪ੍ਰਿੰਸੀਪਲ/ ਮੁਖ ਅਧਿਆਪਕ ਸਸਸਸ ਬਡਾਲੀ ਆਲਾ ਸਿੰਘ ਜਿਲਾ ਫਤਿਹਗੜ ਸਾਹਿਬ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮਿਤੀ 18-10-2012 ਅਨੁਸਾਰ ਅਧਿਕਾਰੀ/ ਅਧਿਕਾਰਨ ਦੀ ਛੁੱਟੀ 10 ਦਿਨ ਤੋਂ ਵੱਧ ਹੋਣ ਕਾਰਨ ਉਸ ਨੂੰ ਮੋਬਾਇਲ ਭੱਤੇ ਦੀ ਅਦਾਇਗੀ ਨਹੀਂ ਕੀਤੀ ਜਾਣੀ ਹੈ ਅਤੇ ਛੁੱਟੀ ਸਬੰਧੀ ਇੰਦਰਾਜ ਸੇਵਾ ਪੱਤਰੀ ਵਿੱਚ ਕੀਤਾ ਜਾਵੇ।
3. ਸ਼੍ਰੀਮਤੀ ਕੁਲਦੀਪ ਕੌਰ ਲੈਕਚਰਾਰ ਕਾਮਰਸ ਸਸਸਸ ਬਡਾਲੀ ਆਲਾ ਸਿੰਘ ਜਿਲਾ ਫਤਿਹਗੜ ਸਾਹਿਬ।

ਸੁਪਰਡੈਂਟ ਕੋਆਰਡੀਨੇਸ਼ਨ ਸਾਖਾ

Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ.ਨਗਰ

ਹੁਕਮ :: (20450 ਸਰਰ) 13/91-17 ਅ4(1) (ਕੋ:ਸ-3)

ਮਿਤੀ, ਐਸ.ਏ.ਐਸ.ਨਗਰ :: 11-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਹੁਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|---|--------------------|--------------------|--|
| ਸ਼੍ਰੀ ਗੁਰਚਰਨ ਸਿੰਘ, ਰਿਟਾ: ਸ.ਸ. ਮਾਸਟਰ, ਸਹਸ ਲੱਡਾ, ਜ਼ਿਲ੍ਹਾ ਸੰਗਰੂਰ | ਰੁ:-56,757/- (ਸਿਰਫ ਛੁੱਟੀਆਂ ਹਜ਼ਾਰ ਸੱਤ ਸੌ ਸਤਵੰਜਾ ਰੁਪਏ) | ਸ਼੍ਰੀਮਤੀ ਜਸਮੇਲ ਕੌਰ | ਪਤਨੀ | ਮਿਤੀ 13-09-15 ਤੋਂ ਮਿਤੀ 06-10-15 ਤੱਕ ਡੀ.ਐਮ.ਸੀ ਹਸਪਤਾਲ ਲੁਧਿਆਣਾ। |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੇਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੇਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 6488-91 ਮਿਤੀ, ਐਸ.ਏ.ਐਸ. ਨਗਰ :- 18/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੈ:ਸਿ) ਸੰਗਰੂਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2017/5382 ਮਿਤੀ 06.04.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲਾ ਖਜਾਨਾ ਅਫਸਰ, ਸੰਗਰੂਰ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਹਸ ਲੱਡਾ, ਜ਼ਿਲ੍ਹਾ ਸੰਗਰੂਰ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ
Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ.ਨਗਰ

ਹੁਕਮ :: (18985 ਸਰਰ) 13/90-17 ਅ4(2) (ਕੋ:ਸ-3)
ਮਿਤੀ, ਐਸ.ਏ.ਐਸ.ਨਗਰ :: 11-05-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਂ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|--|---|-------------------|--------------------|---|
| ਸ਼੍ਰੀਮਤੀ ਮਧੂ ਬਾਲਾ, ਰਿਟਾ: ਸ.ਸ. ਮਿਸਟ੍ਰੈਸ, ਸਸਸਸ ਰਾਮਪੁਰ, ਜ਼ਿਲ੍ਹਾ ਲੁਧਿਆਣਾ | ਰੁ:-96,433/- (ਸਿਰਫ ਛਿਆਨਵੇਂ ਹਜ਼ਾਰ ਚਾਰ ਸੌ ਤੈਤੀ ਰੁਪਏ) | ਸ਼੍ਰੀਮਤੀ ਮਧੂ ਬਾਲਾ | ਖੁੱਦ | ਮਿਤੀ 29-03-15 ਤੋਂ ਮਿਤੀ 05-05-15 ਤੱਕ ਡੀ.ਐਮ.ਸੀ ਹਸਪਤਾਲ ਲੁਧਿਆਣਾ। |

ਸ਼ਰਤਾਂ:-


1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 6481-84 ਮਿਤੀ, ਐਸ.ਏ.ਐਸ. ਨਗਰ :- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੈ:ਸਿ) ਲੁਧਿਆਣਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-7/2017/1699 ਮਿਤੀ 11.04.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤਾ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲ੍ਹਾ ਖਜਾਨਾ ਅਫਸਰ, ਲੁਧਿਆਣਾ।
4. ਪਿੰਸੀਪਲ/ਮੁੱਖਅਧਿਆਪਕ, ਸਸਸਸ ਰਾਮਪੁਰ, ਜ਼ਿਲ੍ਹਾ ਲੁਧਿਆਣਾ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।


 ਸੁਪਰਡੈਂਟ ਕੋਆਰਡੀਨੇਸ਼ਨ ਸੈਲ
 Net 12

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (18988 ਸਰਰ) 13/89-17 ਅ4(2) (ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 11-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾ |
|--|--|------------------|--------------------|---|
| ਸ਼੍ਰੀ ਸਤਬੀਰ ਸਿੰਘ, ਡੀ.ਪੀ.ਈ., ਸਰਕਾਰੀ ਐਮ.ਡੀ. ਹਾਈ ਸਕੂਲ ਲੋਹਟਬੱਦੀ, ਜ਼ਿਲ੍ਹਾ ਲੁਧਿਆਣਾ | ਰੁ:-1,45,920/- (ਸਿਰਫ ਇੱਕ ਲੱਖ ਪੰਤਾਲੀ ਹਜ਼ਾਰ ਨੌ ਸੌ ਵੀਹ ਰੁਪਏ) | ਸ਼੍ਰੀ ਸਤਬੀਰ ਸਿੰਘ | ਖੁੱਦ | ਮਿਤੀ 08.01.14 ਤੋਂ ਮਿਤੀ 14.01.14 ਤੱਕ ਸੀ ਐਮ.ਸੀ ਹਸਪਤਾਲ ਲੁਧਿਆਣਾ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ:) ਪੰਜਾਬ

ਪਿਠ ਅੰਕਣ ਨੰ: ਉਕਤ 6476-80 ਮਿਤੀ, ਐਸ.ਏ.ਐਸ. ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲਾ ਸਿੱਖਿਆ ਅਫਸਰ (ਸੈ:ਸਿ:), ਲੁਧਿਆਣਾ ਨੂੰ ਉਹਨਾਂ ਦੇ ਪੱਤਰ ਨੰ: ਲੋ-10/2017/712 ਮਿਤੀ 11.04.17 ਦੇ ਹਵਾਲੇ ਵਿਚ।
3. ਜਿਲਾ ਖਜਾਨਾ ਅਫਸਰ ਲੁਧਿਆਣਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਰਕਾਰੀ ਐਮ.ਡੀ. ਹਾਈ ਸਕੂਲ ਲੋਹਟਬੱਦੀ, ਜ਼ਿਲ੍ਹਾ ਲੁਧਿਆਣਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀ ਸਤਬੀਰ ਸਿੰਘ, ਡੀ.ਪੀ.ਈ., ਸਰਕਾਰੀ ਐਮ.ਡੀ. ਹਾਈ ਸਕੂਲ ਲੋਹਟਬੱਦੀ, ਜ਼ਿਲ੍ਹਾ ਲੁਧਿਆਣਾ

ਸੁਪਰਡੈਂਟ ਕੋਆਰਡੀਨੇਸ਼ਨ ਸੈਲ
Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (20449 ਸਰਰ) 13/92-17 ਅ4(1) (ਕੋ:ਸ-3)

ਮਿਤੀ, ਐਸ.ਏ.ਐਸ.ਨਗਰ :: 11-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਕੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਬਤ | ਇਲਾਜ ਦਾ ਸਮਾਂ |
|--|---|------------------|------------------|---|
| ਸ਼੍ਰੀ ਕਰਨੈਲ ਸਿੰਘ, ਸ.ਸ. ਮਾਸਟਰ, ਸਸਸਸ ਚੌਂਦਾ, ਜ਼ਿਲਾ ਸੰਗਰੂਰ | ਰੁ:-1,76,913/- (ਸਿਰਫ ਇੱਕ ਲੱਖ ਡਿਐਂਡਰ ਹਜ਼ਾਰ ਨੌਂ ਸੌ ਤੇਰਾਂ ਰੁਪਏ) | ਸ਼੍ਰੀ ਕਰਨੈਲ ਸਿੰਘ | ਖੁੱਦ | ਮਿਤੀ 20.03.15 ਤੋਂ ਮਿਤੀ 30.03.15 ਤੱਕ ਡੀ ਐਮ ਸੀ ਹਸਪਤਾਲ ਲੁਧਿਆਣਾ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਡੀ ਡੀ ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ)ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ 6471-75

ਮਿਤੀ, ਐਸ.ਏ.ਐਸ.ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲਾ ਸਿੱਖਿਆ ਅਫਸਰ (ਸੈ:ਸਿ:), ਸੰਗਰੂਰ ਨੂੰ ਉਹਨਾਂ ਦੇ ਪੱਤਰ ਨੰ: ਲੇ-5/2017/5376 ਮਿਤੀ 06.04.17 ਦੇ ਹਵਾਲੇ ਵਿਚ।
3. ਜ਼ਿਲਾ ਖਜਾਨਾ ਅਫਸਰ ਸੰਗਰੂਰ।
4. ਪਿੰਸੀਪਲ/ਮੁੱਖਅਧਿਆਪਕ, ਸਸਸਸ ਚੌਂਦਾ, ਜ਼ਿਲਾ ਸੰਗਰੂਰ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀ ਕਰਨੈਲ ਸਿੰਘ, ਸ.ਸ. ਮਾਸਟਰ, ਸਸਸਸ ਚੌਂਦਾ, ਜ਼ਿਲਾ ਸੰਗਰੂਰ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ

Net

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (18218 ਸਰਰ) 10/44-17 ਦਅ(1)(ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 11-05-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|----------------------------|--------------------|---|
| ਸ਼੍ਰੀ ਨਿਸ਼ਾਨ ਸਾਹਿਬ ਸਿੰਘ, ਐਸ.ਐਲ.ਏ., ਸਕੰਸਸ ਨਾਭਾ, ਜ਼ਿਲ੍ਹਾ ਪਟਿਆਲਾ | ਰੁ:-3,92,343/- (ਸਿਰਫ ਤਿੰਨ ਲੱਖ ਬਾਨਵੇਂ ਹਜ਼ਾਰ ਤਿੰਨ ਸੌ ਤਰਤਾਲੀ ਰੁਪਏ) | ਸ਼੍ਰੀ ਨਿਸ਼ਾਨ ਸਾਹਿਬ ਸਿੰਘ | ਖੁੱਦ | ਮਿਤੀ 07.08.13 ਤੋਂ ਮਿਤੀ 30.07.14 ਤੱਕ ਕੋਲੰਬੀਆ ਏਸ਼ੀਆ ਹਸਪਤਾਲ, ਪਟਿਆਲਾ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਗਾਬੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ) ਵਿਚੋਂ ਸਾਲ 2017-18 ਦੌਰਾਨ ਡੈਬਿਟ ਹੋਵੇਗਾ।

ਸੁਖਦੇਵ ਸਿੰਘ


ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ:) ਪੰਜਾਬ

ਪਿੱਠ ਅੰਕਣ ਨੰ: ਉਕਤ 6466-70

ਮਿਤੀ, ਐਸ.ਏ.ਐਸ. ਨਗਰ:- 16/5/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲਾ ਸਿੱਖਿਆ ਅਫਸਰ (ਸੈ:ਸਿ:), ਪਟਿਆਲਾ ਨੂੰ ਉਹਨਾਂ ਦੇ ਪੱਤਰ ਨੰ: ਲੇ-5/2017/10096 ਮਿਤੀ 31.03.17 ਦੇ ਹਵਾਲੇ ਵਿਚ।
3. ਜਿਲਾ ਖਜਾਨਾ ਅਫਸਰ ਪਟਿਆਲਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਕੰਸਸ ਨਾਭਾ, ਜ਼ਿਲ੍ਹਾ ਪਟਿਆਲਾ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ:ਮੈਡੀਕਲ ਕਲੇਮ(ਅਸਲ)
5. ਸ਼੍ਰੀ ਨਿਸ਼ਾਨ ਸਾਹਿਬ ਸਿੰਘ, ਐਸ.ਐਲ.ਏ., ਸਕੰਸਸ ਨਾਭਾ, ਜ਼ਿਲ੍ਹਾ ਪਟਿਆਲਾ।


 ਸੁਪਰਡੈਂਟ ਕੋਆਰਡੀਨੇਸ਼ਨ ਸੈਲ
 Net